

ਨਟ ਮਹਲਾ ੫ ॥

Nat, Fifth Mehl:

ਅਪਨਾ ਜਨੁ ਆਪਹਿ ਆਪਿ ਉਧਾਰਿਓ ॥

He Himself saves His humble servant.

ਆਠ ਪਹਰ ਜਨ ਕੈ ਸੰਗਿ ਬਸਿਓ ਮਨ ਤੇ ਨਾਹਿ ਬਿਸਾਰਿਓ ॥੧॥ ਰਹਾਉ ॥

Twenty-four hours a day, He dwells with His humble servant; He never forgets him from His Mind. ||1||Pause||

ਬਰਨੁ ਚਿਹਨੁ ਨਾਹੀ ਕਿਛੁ ਪੇਖਿਓ ਦਾਸ ਕਾ ਕੁਲੁ ਨ ਬਿਚਾਰਿਓ ॥

The Lord does not look at his color or form; He does not consider the ancestry of His slave.

ਕਰਿ ਕਿਰਪਾ ਨਾਮੁ ਹਰਿ ਦੀਓ ਸਹਜਿ ਸੁਭਾਇ ਸਵਾਰਿਓ ॥੧॥

Granting His Grace, the Lord blesses him with His Name, and embellishes him with intuitive ease. ||1||

ਮਹਾ ਬਿਖਮੁ ਅਗਨਿ ਕਾ ਸਾਗਰੁ ਤਿਸ ਤੇ ਪਾਰਿ ਉਤਾਰਿਓ ॥

The ocean of fire is treacherous and difficult, but he is carried across.

ਪੇਖਿ ਪੇਖਿ ਨਾਨਕ ਬਿਗਸਾਨੋ ਪੁਨਹੁ ਪੁਨਹੁ ਬਲਿਹਾਰਿਓ ॥੨॥੩॥੪॥

Seeing, seeing Him, Nanak blossoms forth, over and over again, a sacrifice to Him. ||2||3||4||